

ਕਾਨੜਾ ਮਹਲਾ ੫ ਘਰੁ ੭ ੧ੳ ਸਤਿਗੁਰ ਪ੍ਰਸਾਦਿ ॥ ਤਿਖ ਬੁਝਿ ਗਈ ਗਈ ਮਿਲਿ ਸਾਧ ਜਨਾ ॥
 ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥੧॥ ਰਹਾਉ ॥
 ਜੈਸੀ ਕਰੀ ਪ੍ਰਭ ਮੇ ਸਿਉ ਮੇ ਸਿਉ ਐਸੀ ਹਉ ਕੈਸੇ ਕਰਉ ॥ ਹੀਉ ਤੁਮ੍ਹਾ ਰੇ ਬਲਿ ਬਲੇ ਬਲਿ ਬਲੇ
 ਬਲਿ ਗਈ ॥੧॥ ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥ ਪ੍ਰਭ ਥਾਨੁ ਤੇਰੇ ਕੇਹਰੇ
 ਜਿਤੁ ਜੰਤਨ ਕਰਿ ਬੀਚਾਰੁ ॥ ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥ ਸੋਈ ਮਿਲਿਓ ਜੋ ਭਾਵਤੇ
 ਜਨ ਨਾਨਕ ਠਾਕੁਰ ਰਹਿਓ ਸਮਾਇ ॥ ਏਕ ਤੂਹੀ ਤੂਹੀ ਤੂਹੀ ॥੧॥੩੭॥ {ਪੰਨਾ 1305}

ਪਦ ਅਰਥ:- ਤਿਖ—ਤ੍ਰਿਸ਼ਨਾ, ਮਾਇਆ ਦੀ ਤ੍ਰਿਹ। ਮਿਲਿ—ਮਿਲ ਕੇ। ਪੰਚ ਚੋਰ—(ਆਤਮਕ ਜੀਵਨ ਦੇ
 ਸਰਮਾਏ ਨੂੰ ਚੁਰਾਣ ਵਾਲੇ ਕਾਮਾਦਿਕ) ਪੰਜ ਚੋਰ। ਹਰੇ ਗੁਨ—ਹਰੀ ਦੇ ਗੁਣ। ਸਹਜੇ ਸੁਖੈਨੋ—ਬੜੇ ਸੌਖ ਨਾਲ।
 ਦਰਸ ਪਿਆਰਿ—ਦਰਸਨ ਦੇ ਪਿਆਰ ਵਿਚ। 1। ਰਹਾਉ।

ਮੇ ਸਿਉ—ਮੇਰੇ ਨਾਲ। ਹਉ—ਹਉਂ, ਮੈਂ। ਕਰਉ—ਕਰਉਂ, ਮੈਂ ਕਰਾਂ। ਹੀਉ—ਹਿਰਦਾ (ਅੱਖਰ ‘ਉ’ ਦੇ ਨਾਲ ਦੋ
 ਲਗਾਂ ਹਨ— ੋ ਅਤੇ ੁ। ਅਸਲ ਲਫਜ਼ ‘ਹੀਉ’ ਹੈ, ਇਥੇ ‘ਹੀਓ’ ਪੜ੍ਹਨਾ ਹੈ)। ਬਲਿ ਬਲੇ—ਸਦਕੇ,
 ਕੁਰਬਾਨ। 1।

ਪੈ—ਪੈ ਕੇ। ਸੰਤ ਪਾਇ—ਸੰਤ ਜਨਾਂ ਦੀ ਪੈਰੀਂ। ਧਿਆਇ—(ਤੇਰਾ ਨਾਮ) ਸਿਮਰ ਕੇ। ਕੇਹਰੇ—ਕਿਹੜਾ? ਜਿਤੁ—
 ਜਿਸ (ਥਾਂ) ਵਿਚ। ਕੀਰਤਿ—ਸਿਫਤਿ-ਸਾਲਾਹ। ਕਰਹਿ—ਕਰਦੇ ਹਨ (ਬਹੁ-ਵਚਨ)। ਭਾਵਤੇ—ਪਿਆਰਾ
 ਲੱਗਦਾ ਹੈ। ਠਾਕੁਰ—ਹੇ ਠਾਕੁਰ। ਰਹਿਓ ਸਮਾਇ—ਵਿਆਪਕ ਹੈ। 2।

ਅਰਥ:- ਹੇ ਭਾਈ! ਸੰਤ ਜਨਾਂ ਨੂੰ ਮਿਲ ਕੇ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਉੱਕੀ ਹੀ ਮੁੱਕ ਗਈ ਹੈ। ਪ੍ਰਭੂ ਦੇ
 ਦਰਸਨ ਦੀ ਤਾਂਘ ਵਿਚ ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਬੜੇ ਹੀ ਸੌਖ ਨਾਲ (ਕਾਮਾਦਿਕ) ਪੰਜੋ ਚੋਰ (ਮੇਰੇ
 ਅੰਦਰੋਂ) ਭੱਜ ਗਏ ਹਨ। 1। ਰਹਾਉ।

ਹੇ ਪ੍ਰਭੂ! ਜਿਹੋ ਜਿਹੀ ਮਿਹਰ ਤੂੰ ਮੇਰੇ ਉੱਤੇ ਕੀਤੀ ਹੈ, (ਉਸ ਦੇ ਵੱਟੇ ਵਿਚ) ਉਹੋ ਜਿਹੀ (ਤੇਰੀ ਸੇਵਾ) ਮੈਂ ਕਿਵੇਂ ਕਰ
 ਸਕਦਾ ਹਾਂ? ਹੇ ਪ੍ਰਭੂ! ਮੇਰਾ ਹਿਰਦਾ ਤੈਥੋਂ ਸਦਕੇ ਜਾਂਦਾ ਹੈ, ਕੁਰਬਾਨ ਹੁੰਦਾ ਹੈ। 1।

ਹੇ ਪ੍ਰਭੂ! ਪਹਿਲਾਂ (ਤੇਰੇ) ਸੰਤ ਜਨਾਂ ਦੀ ਪੈਰੀਂ ਪੈ ਕੇ (ਤੇ, ਤੇਰਾ ਨਾਮ) ਸਿਮਰ ਸਿਮਰ ਸਿਮਰ ਕੇ ਮੈਂ (ਤੇਰੇ ਨਾਲ)
 ਪ੍ਰੀਤ ਬਣਾਈ ਹੈ। ਹੇ ਪ੍ਰਭੂ! ਤੇਰਾ ਉਹ ਥਾਂ ਬੜਾ ਹੀ ਅਸਚਰਜ ਹੋਵੇਗਾ ਜਿੱਥੇ (ਬੈਠ ਕੇ) ਤੂੰ (ਸਾਰੇ) ਜੀਵਾਂ ਦੀ
 ਸੰਭਾਲ ਕਰਦਾ ਹੈ। ਤੇਰੇ ਅਨੇਕਾਂ ਹੀ ਦਾਸ ਤੇਰੀ ਸਿਫਤਿ-ਸਾਲਾਹ ਕਰਦੇ ਰਹਿੰਦੇ ਹਨ। ਹੇ ਦਾਸ ਨਾਨਕ! (ਆਖ—
) ਹੇ ਠਾਕੁਰ! ਤੈਨੂੰ ਉਹੀ (ਦਾਸ) ਮਿਲ ਸਕਿਆ ਹੈ ਜੋ ਤੈਨੂੰ ਪਿਆਰਾ ਲੱਗਾ। ਹੇ ਠਾਕੁਰ! ਤੂੰ ਹਰ ਥਾਂ ਵਿਆਪਕ ਹੈ,
 ਹਰ ਥਾਂ ਸਿਰਫ ਤੂੰ ਹੀ ਹੈ। 2। 1। 37।